

Ghanaian folktales ✎  
Wiehan de Jager 🗣️  
Anu Gill 📧  
panjabi / nynorsk 🗣️  
nivå 3



Anansi og visdomen

ਅਨਾਂਸੀ ਅਤੇ ਭੁੱਧੀ

Denne fortellingen kommer fra African Storybook ([africanstorybook.org](http://africanstorybook.org)) og er videreformidlet av Barnebok for Norge ([barnebok.no](http://barnebok.no)), som tilbyr barnebøker på mange språk som snakkes i Norge.

Dette verket er lisensiert under en Creative Commons

[Navngivelse 3.0 Internasjonal Lisens.](https://creativecommons.org/licenses/by/3.0/deed.no)

<https://creativecommons.org/licenses/by/3.0/deed.no>

ਅਨਾਂਸੀ ਅਤੇ ਭੁੱਧੀ / Anansi og visdomen  
Skrivet av: Ghanaian folktales  
Illustrert av: Wiehan de Jager  
Oversatt av: Anu Gill (pa), Espen Stranger-  
Johannessen, Martine Rørstad Sand (m)

Barnebok for Norge

[barnebok.no](http://barnebok.no)



ਬਹੁਤ ਸਮਾਂ ਪਹਿਲਾਂ ਲੋਕਾਂ ਨੂੰ ਕੁਝ ਪਤਾ ਨਹੀਂ ਸੀ। ਉਹਨਾਂ ਨੂੰ ਫਸਲ ਬੀਜਣੀ ਨਹੀਂ ਸੀ ਆਉਂਦੀ, ਕੱਪੜੇ ਬੁਣਨੇ ਨਹੀਂ ਸੀ ਆਉਂਦੇ, ਅਤੇ ਲੋਹੇ ਦੇ ਸੰਦ ਬਣਾਉਣੇ ਨਹੀਂ ਸੀ ਆਉਂਦੇ। ਅਕਾਸ਼ ਵਿੱਚ, ਪਰਮੇਸ਼ੁਰ ਨਯਾਮੀ ਕੋਲ ਸੰਸਾਰ ਦੀ ਸਾਰੀ ਬੁੱਧੀ ਸੀ। ਉਸਨੇ ਬੁੱਧੀ ਨੂੰ ਮਿੱਟੀ ਦੇ ਘੜੇ ਵਿੱਚ ਸੁਰੱਖਿਅਤ ਰੱਖਿਆ ਹੋਇਆ ਸੀ।

...

For lenge, lenge sidan visste ikkje folk nokon ting. Dei visste ikkje korleis ein dyrka jorda, dei kunne ikkje veva tøy eller laga reiskapar av jarn. Det var guden Nyame oppe i himmelen som hadde all visdomen i verda. Han gøymde den i ei leirkrukke.



ਉਹ ਜ਼ਮੀਨ 'ਤੇ ਟੁਕੜੇ-ਟੁਕੜੇ ਹੋ ਕੇ ਟੁੱਟ ਗਿਆ। ਹੁਣ ਹਰ ਕੋਈ ਬੁੱਧੀ ਸ਼ੇਅਰ ਕਰ ਸਕਦਾ ਸੀ। ਅਤੇ ਇਸ ਤਰ੍ਹਾਂ ਲੋਕਾਂ ਨੇ ਖੇਤੀ, ਕੱਪੜੇ ਬੁਣਨੇ, ਲੋਹੇ ਦੇ ਸੰਦ ਬਣਾਉਣੇ, ਅਤੇ ਹੋਰ ਸਾਰੇ ਕੰਮ ਸਿੱਖੇ ਜੋ ਕਿ ਲੋਕਾਂ ਨੂੰ ਅੱਜ ਆਉਂਦੇ ਹਨ।

...

Ho gjekk i tusen knas på bakken. Då vart det fritt for alle å dela visdomen. Og slik lærte folk å dyrka jorda, veva klede og laga reiskapar av jarn, og alle dei andre tinga folk veit korleis dei skal laga.

ਇੱਕ ਦਿਨ, ਨਾਮੀ ਨੇ ਵੈਸਲਾ ਕੀਤਾ ਕਿ ਉਹ ਬੁੱਧੀ ਦਾ ਘਾੜਾ ਅਨਾਨਸੀ ਨੂੰ ਦੇਵੇਗਾ। ਜਿਹ ਥਹੁੜ ਜਿਹ ਦੋ ਆਨਾਨਸੀ ਮਿੱਟੀ ਦੇ ਘੜੇ ਵਿੱਚ ਵੈਖਦਾ, ਉਹ ਹੁੜ ਨਵਾਂ ਸਿੱਖਦਾ ਸੀ। ਇਹ ਥਹੁੜ ਦਿਲਚਸਪ ਸੀ।

...

Ein dag bestemte Nyame seg for å gje krukka med visdom til Anansi. Kvar gong Anansi såg i krukka lærde han noko nytt. Det var spennande!



ਜਲਦੀ ਹੀ, ਉਹ ਕੁੱਖ ਦੇ ਉੱਪਰ ਪਹੁੰਚ ਗਿਆ। ਪਰ ਇਹ ਉਸ ਨੇ ਹੋਰ ਕੇ ਸੋਚਿਆ, “ਸਾਰੀ ਬੁੱਧੀ ਤਾਂ ਮੈਂ ਕੋਲ ਰੋਣੀ ਚਾਹੀਦੀ ਸੀ, ਪਰ ਇੱਥੇ ਮੇਰਾ ਪੁੱਤਰ ਮੈਂ ਨਾਲੋਂ ਵੱਧ ਖੁੱਬ ਹੈ।” ਅਨਾਨਸੀ ਇਨ੍ਹਾਂ ਗੱਲਾਂ ਵਿੱਚ ਸੀ ਕਿ ਉਸ ਨੇ ਮਿੱਟੀ ਦੇ ਘੜੇ ਨੂੰ ਖੁੱਬ ਦੇ ਥਾਹਰ ਖੁੱਲ੍ਹੇ ਸੁੱ ਦਿੱਤਾ।

...

Snart var han oppe i toppen av treet. Men så stussa han og tenkte: “Det var jo eg som skulle ha all denne visdomen, men no var sonen min lurare enn meg!” Anansi vart så sinna at han kasta krukka ned frå treet.






ਲਾਲਚੀ ਅਨਾਨਸੀ ਨੇ ਸੋਚਿਆ, “ਮੈਂ ਘੜੇ ਨੂੰ ਲੰਬੇ ਰੁੱਖ ਦੇ ਉੱਪਰ ਸੁਰੱਖਿਅਤ ਰੱਖਾਂਗਾ। ਫੇਰ ਮੈਂ ਇਸਨੂੰ ਆਪਣੇ ਆਪ ਲਈ ਰੱਖ ਸਕਦਾ ਹਾਂ!” ਉਸਨੇ ਲੰਬਾ ਧਾਗਾ ਬੁਣਿਆ, ਮਿੱਟੀ ਦੇ ਘੜੇ ਦੇ ਆਲੇ-ਦੁਆਲੇ ਲਪੇਟਿਆ, ਅਤੇ ਉਸ ਦੇ ਪੇਟ ਨਾਲ ਬੰਨ੍ਹਿਆ। ਉਹ ਰੁੱਖ ਤੇ ਚੜ੍ਹਨ ਲੱਗਾ। ਪਰ ਰੁੱਖ ਤੇ ਚੜ੍ਹਨਾ ਮੁਸ਼ਕਲ ਸੀ ਕਿਉਂਕਿ ਘੜਾ ਉਸਦੇ ਗੋਡਿਆਂ ਵਿੱਚ ਵੱਜੀ ਜਾਂਦਾ ਸੀ।

...

Grådige Anansi tenkte: “Eg gøymmer krukka i toppen av eit høgt tre. Sånn kan eg ha han heilt for meg sjølv!” Han spann ein lang tråd, batt han rundt leirkrukka og knytte han om livet. Og byrja å klatra. Men det var vanskeleg å klatra i treet med krukka som slo borti knea hans heile tida.



ਇਸ ਸਮੇਂ ਅਨਾਨਸੀ ਦਾ ਨੌਜਵਾਨ ਪੁੱਤਰ ਰੁੱਖ ਦੇ ਥੱਲੇ ਖੜ੍ਹਾ ਦੇਖ ਰਿਹਾ ਸੀ। ਉਸ ਨੇ ਕਿਹਾ, “ਜੇ ਤੁਸੀਂ ਘੜੇ ਨੂੰ ਆਪਣੀ ਪਿੱਠ ਤੇ ਬੰਨ੍ਹੋ ਤਾਂ ਤੁਹਾਨੂੰ ਸੌਖਾ ਨਹੀਂ ਹੋਵੇਗਾ?” ਅਨਾਨਸੀ ਨੇ ਬੁੱਧੀ ਨਾਲ ਭਰੇ ਘੜੇ ਨੂੰ ਆਪਣੀ ਪਿੱਠ ਤੇ ਬੰਨ੍ਹਣ ਦੀ ਕੋਸ਼ਿਸ਼ ਕੀਤੀ ਅਤੇ ਅਸਲ ਵਿੱਚ ਇਹ ਬਹੁਤ ਜਿਆਦਾ ਸੌਖਾ ਸੀ।

...

Den vesle sonen til Anansi hadde stått og sett på ved foten av treet. “Hadde det ikkje vore lettare å klatra med krukka på ryggen i staden?” sa han. Anansi prøvde å binda fast leirkrukka full av visdom på ryggen. Og då vart det jo mykje lettare.